

ਭੈਰਉ ਮਹਲਾ ੫ ॥ ਦੁਇ ਕਰ ਜੋਰਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ
 ਮੇਰਾ ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥੧॥ ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ
 ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥ ੧॥ ਰਹਾਉ ॥ ਜਾ ਕੈ ਗ੍ਰਿਹ ਮਹਿ
 ਸਗਲ ਨਿਧਾਨ ॥ ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ
 ਆਧਾਰ ॥੨॥ ਘਟ ਘਟ ਅੰਤਰਿ ਸਗਲ ਪ੍ਰਗਾਸ ॥ ਜਪਿ ਜਪਿ ਜੀਵਹਿ ਭਗਤ ਗੁਣਤਾਸ ॥ ਜਾ ਕੀ
 ਸੇਵ ਨ ਬਿਰਥੀ ਜਾਇ ॥ ਮਨ ਤਨ ਅੰਤਰਿ ਏਕੁ ਧਿਆਇ ॥੩॥ ਗੁਰ ਉਪਦੇਸਿ ਦਇਆ ਸੰਤੋਖੁ ॥
 ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥ ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ
 ਧਿਆਇ ॥੪॥੧੨॥੫॥ {ਪੰਨਾ 1152}

ਪਦਅਰਥ:- ਦੁਇ ਕਰ—ਦੋਵੇਂ ਹੱਥ। {ਬਹੁ-ਵਚਨ}। ਜੋਰਿ—ਜੋੜ ਕੇ। ਕਰਉ—ਕਰਉਂ, ਮੈਂ ਕਰਦਾ ਹਾਂ। ਜੀਉ—
 ਜਿੰਦ। ਪਿੰਡੁ—ਸਰੀਰ। ਤਿਸ ਕੀ—{ਸੰਬੰਧਕ 'ਕੀ' ਦੇ ਕਾਰਨ ਲਫਜ਼ 'ਤਿਸੁ' ਦਾ ੁ ਉੱਡ ਗਿਆ ਹੈ}।
 ਰਾਸਿ—ਪੁੰਜੀ, ਸਰਮਾਇਆ। ਕਰਨੈਹਾਰੁ—ਸਭ ਕੁਝ ਕਰਨ ਜੋਗਾ। ਕੋਟਿ ਬਾਰ—ਕ੍ਰੋੜਾਂ ਵਾਰੀ। ਜਾਈ—ਜਾਈਂ,
 ਮੈਂ ਜਾਂਦਾ ਹਾਂ। ਬਲਿਹਾਰ—ਸਦਕੇ।1।

ਸਾਧੂ ਧੂਰਿ—ਗੁਰੂ ਦੀ ਚਰਨ-ਧੂੜ। ਪੁਨੀਤ—ਪਵਿੱਤਰ (ਜੀਵਨ ਵਾਲਾ)। ਕਰੀ—ਬਣਾ ਦੇਂਦੀ ਹੈ। ਮਿਟਹਿ—
 ਮਿਟ ਜਾਂਦੇ ਹਨ {ਬਹੁ-ਵਚਨ}। ਹਰੀ—ਦੂਰ ਹੋ ਜਾਂਦੀ ਹੈ।1। ਰਹਾਉ।

ਸਗਲ ਨਿਧਾਨ—ਸਾਰੇ ਖਜ਼ਾਨੇ। ਸੇਵਾ—ਭਗਤੀ। ਮਾਨੁ—ਇੱਜ਼ਤ। ਸਗਲ ਮਨੋਰਥ—ਸਾਰੀਆਂ ਲੋੜਾਂ।
 ਪੂਰਨਹਾਰ—ਪੂਰੀਆਂ ਕਰ ਸਕਣ ਵਾਲਾ। ਜੀਅ ਆਧਾਰ—ਜਿੰਦ ਦਾ ਆਸਰਾ।2।

ਘਟਿ—ਸਰੀਰ ਵਿਚ। ਘਟਿ ਘਟਿ—ਹਰੇਕ ਸਰੀਰ ਵਿਚ। ਅੰਤਰਿ ਸਗਲ—ਸਭਨਾਂ ਦੇ ਅੰਦਰ। ਪ੍ਰਗਾਸ—
 ਚਾਨਣ। ਜਪਿ—ਜਪ ਕੇ। ਜੀਵਹਿ—ਆਤਮਕ ਜੀਵਨ ਹਾਸਲ ਕਰਦੇ ਹਨ। ਗੁਣ ਤਾਸ—ਗੁਣਾਂ ਦਾ ਖਜ਼ਾਨਾ
 ਪ੍ਰਭੁ। ਬਿਰਥੀ—ਖਾਲੀ, ਵਿਅਰਥ। ਧਿਆਇ—ਸਿਮਰਿਆ ਕਰ।3।

ਉਪਦੇਸਿ—ਉਪਦੇਸ਼ ਦੀ ਰਾਹੀਂ, ਉਪਦੇਸ਼ ਤੇ ਤੁਰਿਆਂ। ਨਿਧਾਨੁ—ਖਜ਼ਾਨਾ। ਨਿਰਮਲੁ—(ਜੀਵਨ ਨੂੰ) ਪਵਿੱਤਰ
 ਕਰਨ ਵਾਲਾ। ਥੋਕੁ—ਪਦਾਰਥ। ਕਰਿ—ਕਰ ਕੇ। ਲੜਿ—ਪੱਲੇ ਨਾਲ। ਲਾਇ ਲੀਜੈ—ਲਾ ਲੈ। ਧਿਆਇ—
 ਸਿਮਰਦਾ ਰਹੇ।4।

ਅਰਥ:- ਹੇ ਭਾਈ! ਗੁਰੂ ਦੀ ਚਰਨ-ਧੂੜ (ਮਨੁੱਖ ਦੇ ਜੀਵਨ ਨੂੰ) ਪਵਿੱਤਰ ਕਰ ਦੇਂਦੀ ਹੈ, (ਗੁਰੂ ਦੀ ਸਰਨ ਪੈ ਕੇ)
 ਪ੍ਰਭੂ ਦਾ ਨਾਮ ਸਿਮਰਦਿਆਂ (ਮਨੁੱਖ ਦੇ) ਮਨ ਦੇ ਵਿਕਾਰ ਦੂਰ ਹੋ ਜਾਂਦੇ ਹਨ, ਅਨੇਕਾਂ ਜਨਮਾਂ (ਕੇ ਕੀਤੇ ਕੁਕਰਮਾਂ)
 ਦੀ ਮੈਲ ਲਹਿ ਜਾਂਦੀ ਹੈ।1। ਰਹਾਉ।

ਹੇ ਭਾਈ! (ਗੁਰੂ ਦੀ ਸਰਨ ਦੀ ਬਰਕਤਿ ਨਾਲ) ਮੈਂ ਦੋਵੇਂ ਹੱਥ ਜੋੜ ਕੇ (ਪ੍ਰਭੂ ਦੇ ਦਰ ਤੇ) ਅਰਜ਼ੋਈ ਕਰਦਾ ਰਹਿੰਦਾ
 ਹਾਂ। ਮੇਰੀ ਇਹ ਜਿੰਦ, ਮੇਰਾ ਇਹ ਸਰੀਰ ਇਹ ਧਨ—ਸਭ ਕੁਝ ਉਸ ਪਰਮਾਤਮਾ ਦੀ ਬਖਸ਼ੀ ਪੁੰਜੀ ਹੈ। ਮੇਰਾ ਉਹ
 ਮਾਲਕ ਆਪ ਹੀ ਸਭ ਕੁਝ ਕਰਨ ਦੇ ਸਮਰੱਥ ਹੈ। ਮੈਂ ਕ੍ਰੋੜਾਂ ਵਾਰੀ ਉਸ ਤੋਂ ਸਦਕੇ ਜਾਂਦਾ ਹਾਂ।1।

ਹੇ ਭਾਈ! (ਗੁਰੂ ਦੀ ਸਰਨ ਪਿਆਂ ਇਹ ਸਮਝ ਆਉਂਦੀ ਹੈ ਕਿ) ਜਿਸ ਪਰਮਾਤਮਾ ਦੇ ਘਰ ਵਿਚ ਸਾਰੇ ਖਜ਼ਾਨੇ ਹਨ,
 ਜਿਸ ਦੀ ਸੇਵਾ-ਭਗਤੀ ਕੀਤਿਆਂ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਉਹ ਪਰਮਾਤਮਾ (ਜੀਵਾਂ ਦੀਆਂ)
 ਸਾਰੀਆਂ ਲੋੜਾਂ ਪੂਰੀਆਂ ਕਰ ਸਕਣ ਵਾਲਾ ਹੈ, ਉਹ ਆਪਣੇ ਭਗਤਾਂ ਦੀ ਜਿੰਦ ਦਾ ਪ੍ਰਾਣਾਂ ਦਾ ਸਹਾਰਾ ਹੈ।2।

ਹੇ ਭਾਈ! (ਗੁਰੂ ਦੀ ਸਰਨ ਪਿਆਂ ਹੀ ਇਹ ਸੂਝ ਪੈਂਦੀ ਹੈ ਕਿ) ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਸਭ

ਜੀਵਾਂ ਦੇ ਅੰਦਰ (ਆਪਣੀ ਜੋਤਿ ਦਾ) ਚਾਨਣ ਕਰਦਾ ਹੈ। ਉਸ ਗੁਣਾਂ ਦੇ ਖਜ਼ਾਨੇ ਪ੍ਰਭੂ ਦਾ ਨਾਮ ਜਪ ਜਪ ਕੇ ਉਸ ਦੇ ਭਗਤ ਆਤਮਕ ਜੀਵਨ ਹਾਸਲ ਕਰਦੇ ਹਨ। ਹੇ ਭਾਈ! ਜਿਸ ਪ੍ਰਭੂ ਦੀ ਕੀਤੀ ਭਗਤੀ ਵਿਅਰਥ ਨਹੀਂ ਜਾਂਦੀ, ਤੂੰ ਆਪਣੇ ਮਨ ਵਿਚ ਆਪਣੇ ਤਨ ਵਿਚ ਉਸ ਇੱਕ ਦਾ ਨਾਮ ਸਿਮਰਿਆ ਕਰ।੩।

ਹੇ ਭਾਈ! ਗੁਰੂ ਦੀ ਸਿੱਖਿਆ ਉੱਤੇ ਤੁਰਿਆਂ (ਮਨੁੱਖ ਦੇ ਹਿਰਦੇ ਵਿਚ) ਦਇਆ ਪੈਦਾ ਹੁੰਦੀ ਹੈ ਸੰਤੋਖ ਪੈਦਾ ਹੁੰਦਾ ਹੈ, ਨਾਮ-ਖਜ਼ਾਨਾ ਪਰਗਟ ਹੋ ਜਾਂਦਾ ਹੈ, ਇਹ (ਨਾਮ-ਖਜ਼ਾਨਾ ਅਜਿਹਾ) ਪਦਾਰਥ ਹੈ ਕਿ ਇਹ ਜੀਵਨ ਨੂੰ ਪਵਿੱਤਰ ਕਰ ਦਿੰਦਾ ਹੈ।

ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰਿਆ ਕਰ ਤੇ ਆਖ—ਹੇ ਪ੍ਰਭੂ!) ਮਿਹਰ ਕਰ ਕੇ (ਮੈਨੂੰ ਆਪਣੇ) ਪੱਲੇ ਲਾਈ ਰੱਖ। (ਮੈਂ) ਤੇਰੇ ਸੋਹਣੇ ਚਰਨਾਂ ਦਾ ਸਦਾ ਧਿਆਨ ਧਰਦਾ ਰਹਾਂ।੪। 42। 55।